

ਸਿਰੀਰਾਗੁ ਮਹਲਾ ੫ ॥

Siree Raag, Fifth Mehl:

ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥

All things are received if the One is obtained.

ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥

The precious gift of this human life becomes fruitful when one chants the True Word of the Shabad.

ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥

One who has such destiny written on his forehead enters the Mansion of the Lord's Presence, through the Guru. ||1||

ਮੇਰੇ ਮਨ ਏਕਸ ਸਿਉ ਚਿਤੁ ਲਾਇ ॥

O my mind, focus your consciousness on the One.

ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥

Without the One, all entanglements are worthless; emotional attachment to Maya is totally false. ||1||Pause||

ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥

Hundreds of thousands of princely pleasures are enjoyed, if the True Guru bestows His Glance of Grace.

ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥

If He bestows the Name of the Lord, for even a moment, my mind and body are cooled and soothed.

ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥

Those who have such pre-ordained destiny hold tight to the Feet of the True Guru. ||2||

ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥

Fruitful is that moment, and fruitful is that time, when one is in love with the True Lord.

ਦੁਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥

Suffering and sorrow do not touch those who have the Support of the Name of the Lord.

ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥

Grasping him by the arm, the Guru lifts them up and out, and carries them across to the other side. ||3||

ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥

Embellished and immaculate is that place where the Saints gather together.

ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥

He alone finds shelter, who has met the Perfect Guru.

ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥

Nanak builds his house upon that site where there is no death, no birth, and no old age. ||4||6||76||